



I. ਸਾਰੇ ਪ੍ਰਸ਼ਨ ਹੱਲ ਕਰੋ। ਹਰੇਕ ਪ੍ਰਸ਼ਨ ਇੱਕ ਅੰਕ ਦਾ ਹੈ।

1. ਖੇਤਰਫਲ ਦੇ ਅਨੁਸਾਰ ਭਾਰਤ ਦਾ ਸੰਸਾਰ ਵਿੱਚ ਕਿੰਨ੍ਹਾਂ ਸਥਾਨ ਹੈ?

ੳ. ਦੂਸਰਾ                      ਅ. ਤੀਸਰਾ                      ਏ. ਪੰਜਵਾਂ                      ਸ. ਸੱਤਵਾਂ

2. ਭਾਰਤ ਦੇ ਕੁੱਲ ਖੇਤਰਫਲ ਦੀਆਂ ਭੌਤਿਕ ਇਕਾਈਆਂ ਅਨੁਸਾਰ ਵੰਡ ਵਿੱਚ ਪਰਬਤੀ ਭਾਗ ਕਿੰਨ੍ਹੇ ਪ੍ਰਤੀਸ਼ਤ ਹਨ?

ੳ. 10.7%                      ਅ. 19%                      ਏ. 28%                      ਸ. 43%

3. . ਟਰਾਂਸ ਹਿਮਾਲਿਆ ਦੀਆਂ ਮੁੱਖ ਚੋਟੀਆਂ ਦੇ ਨਾਂ ਦੱਸੋ।

II. ਹੇਠ ਲਿਖਿਆਂ ਪ੍ਰਸ਼ਨਾਂ ਵਿੱਚੋਂ ਕਿਸੇ ਇੱਕ ਪ੍ਰਸ਼ਨ ਦਾ ਉੱਤਰ 50-60 ਸ਼ਬਦਾਂ ਵਿੱਚ ਦਿਉ। ਪ੍ਰਸ਼ਨ ਦੇ ਤਿੰਨ ਅੰਕ ਹਨ।

(ੳ) ਜਦੋਂ ਅਰੁਣਾਚਲ ਪ੍ਰਦੇਸ਼ ਵਿੱਚ ਅਜੇ ਸੂਰਜ ਨਿਕਲ ਹੀ ਰਿਹਾ ਹੁੰਦਾ ਹੈ ਤਾਂ ਗੁਜਰਾਤ ਵਿੱਚ ਅਜੇ ਰਾਤ ਹੀ ਹੁੰਦੀ ਹੈ। ਵਿਆਖਿਆ ਕਰੋ।

(ਅ) ਤੱਟਵਰਤੀ ਮੈਦਾਨਾਂ ਦੀ ਸਮੁੱਚੇ ਦੇਸ਼ ਨੂੰ ਕੀ ਦੇਣ ਹੈ ?

ਭਾਗ-ਅ (ਅਰਥ ਸ਼ਾਸਤਰ) ਅੰਕ=4

III. ਹੇਠ ਲਿਖੇ ਪ੍ਰਸ਼ਨ ਦਾ ਉੱਤਰ ਇੱਕ ਸ਼ਬਦ ਜਾਂ ਇੱਕ ਵਾਕ ਵਿੱਚ ਦਿਉ। ਪ੍ਰਸ਼ਨ ਇੱਕ ਅੰਕ ਦਾ ਹੈ।

1. ਜਦੋਂ ਵਸਤਾਂ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਜਾਣ ਤਾਂ ਅਰਥ ਸ਼ਾਸਤਰ ਵਿੱਚ ਇਸਨੂੰ ਕੀ ਕਿਹਾ ਜਾਂਦਾ ਹੈ?

IV. ਹੇਠ ਲਿਖਿਆਂ ਪ੍ਰਸ਼ਨਾਂ ਵਿੱਚੋਂ ਕਿਸੇ ਇੱਕ ਪ੍ਰਸ਼ਨ ਦਾ ਉੱਤਰ 50-60 ਸ਼ਬਦਾਂ ਵਿੱਚ ਦਿਉ। ਪ੍ਰਸ਼ਨ ਦੇ ਤਿੰਨ ਅੰਕ ਹਨ।

(ੳ). ਜਦੋਂ ਕੋਈ ਵਿਅਕਤੀ ਬਜ਼ਾਰ ਦੀਆਂ ਪ੍ਰਚਲਿਤ ਕੀਮਤਾਂ ਉਪਰ ਕੰਮ ਕਰਨ ਨੂੰ ਤਿਆਰ ਹੋਵੇ ਅਤੇ ਉਸਨੂੰ ਕੰਮ ਮਿਲ ਵੀ ਜਾਵੇ ਤਾਂ ਇਸ ਅਵਸਥਾ ਨੂੰ ਅਰਥ ਸ਼ਾਸਤਰ ਵਿੱਚ ਕੀ ਕਿਹਾ ਜਾਂਦਾ ਹੈ। ਇਸਦੀ ਵਿਆਖਿਆ ਕਰੋ।

(ਅ). ਸਰਵਜਨਕ ਵਿੱਤ ਤੋਂ ਕੀ ਭਾਵ ਹੈ ? ਪ੍ਰਤੱਖ ਅਤੇ ਅਪ੍ਰਤੱਖ ਕਰਾਂ ਦੀਆਂ ਉਦਾਹਰਣ-ਸਹਿਤ ਵਿਆਖਿਆ ਕਰੋ।

ਭਾਗ-ੲ (ਇਤਿਹਾਸ) ਅੰਕ=6

V. ਸਾਰੇ ਪ੍ਰਸ਼ਨ ਹੱਲ ਕਰੋ। ਹਰੇਕ ਪ੍ਰਸ਼ਨ ਇੱਕ ਅੰਕ ਦਾ ਹੈ।

1. ਕਿਸ ਕਾਲ ਵਿੱਚ ਪੰਜਾਬ ਨੂੰ 'ਸਪਤ-ਸਿੰਧੂ' ਕਿਹਾ ਜਾਂਦਾ ਸੀ?

2. ਬਹਿਲੇਲ ਲੇਧੀ ਨੇ ਕਿਸਨੂੰ ਪੰਜਾਬ ਦਾ ਸੂਬੇਦਾਰ ਨਿਯੁਕਤ ਕੀਤਾ?

1. ਬਹਿਲੇਲ ਖਾਂ ਲੇਧੀ                      2. ਤਾਤਾਰ ਖਾਂ                      3. ਦੌਲਤ ਖਾਂ ਲੇਧੀ                      4. ਇਬਰਾਹੀਮ ਲੇਧੀ

3. ਕਾਮਰੂਪ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਮੁਲਾਕਾਤ ਕਿਸ ਨਾਲ ਹੋਈ?

VI. ਹੇਠ ਲਿਖਿਆਂ ਪ੍ਰਸ਼ਨਾਂ ਵਿੱਚੋਂ ਕਿਸੇ ਇੱਕ ਪ੍ਰਸ਼ਨ ਦਾ ਉੱਤਰ 50-60 ਸ਼ਬਦਾਂ ਵਿੱਚ ਦਿਉ। ਪ੍ਰਸ਼ਨ ਦੇ ਤਿੰਨ ਅੰਕ ਹਨ।

ੳ. ਪਾਣੀਪਤ ਦੇ ਮੈਦਾਨ ਵਿੱਚ ਬਾਬਰ ਅਤੇ ਇਬਰਾਹੀਮ ਲੇਧੀ ਦੇ ਫੌਜ ਦੀ ਵਿਉਂਤ ਬੰਦੀ ਦੱਸੋ।

ਅ. ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਮੁੱਢਲੇ ਜੀਵਨ ਵਿੱਚ ਕੀ-ਕੀ ਕਿੱਤੇ ਅਪਣਾਏ?

ਭਾਗ-ਸ ( ਨਾਗਰਿਕ ਸ਼ਾਸਤਰ) ਅੰਕ=4

VII. ਹੇਠ ਲਿਖੇ ਪ੍ਰਸ਼ਨ ਦਾ ਉੱਤਰ ਇੱਕ ਸ਼ਬਦ ਜਾਂ ਇੱਕ ਵਾਕ ਵਿੱਚ ਦਿਉ। ਪ੍ਰਸ਼ਨ ਇੱਕ ਅੰਕ ਦਾ ਹੈ।

1. ਭਾਰਤ ਦੇ ਸੰਵਿਧਾਨ ਅਨੁਸਾਰ ਭਾਰਤ ਦੇ ਸਾਰੇ ਨਿਵਾਸੀਆਂ ਨੂੰ ਵਿਕਾਸ ਕਰਨ ਲਈ ਸਮਾਨ ਅਵਸਰ ਮਿਲਣਗੇ।ਗਰੀਬ ਅਮੀਰ ਵਿੱਚ ਪਾੜਾ ਘੱਟ ਕੀਤਾ ਜਾਵੇਗਾ ਅਤੇ ਕਿਸੇ ਦਾ ਸ਼ੋਸ਼ਣ ਨਹੀਂ ਕੀਤਾ ਜਾਵੇਗਾ। ਸੰਵਿਧਾਨ ਦੀ ਇਹ ਪ੍ਰਸਤਾਵਨਾ ਕਿਸ ਤਰ੍ਹਾਂ ਦੇ ਭਾਰਤ ਦੀ ਗੱਲ ਕਰਦੀ ਹੈ?

1. ਗਣਰਾਜ ਦੀ                      2. ਸਮਾਜਵਾਦ ਦੀ                      3. ਧਰਮ ਨਿਰਪੱਖਤਾ ਦੀ                      4. ਲੋਕਤੰਤਰ ਦੀ

VIII. ਹੇਠ ਲਿਖਿਆਂ ਪ੍ਰਸ਼ਨਾਂ ਵਿੱਚੋਂ ਕਿਸੇ ਇੱਕ ਪ੍ਰਸ਼ਨ ਦਾ ਉੱਤਰ 50-60 ਸ਼ਬਦਾਂ ਵਿੱਚ ਦਿਉ। ਪ੍ਰਸ਼ਨ ਦੇ ਤਿੰਨ ਅੰਕ ਹਨ।

(ੳ). ਭਾਰਤ ਦਾ ਸੰਵਿਧਾਨ ਲਚਕੀਲਾ ਅਤੇ ਕਠੋਰ ਦੋਵੇਂ ਹੈ।ਕਿਵੇਂ?

(ਅ). ਸ਼ੋਸ਼ਣ ਦੇ ਵਿਰੁੱਧ ਅਧਿਕਾਰ ਦੀ ਵਿਆਖਿਆ ਕਰੋ।

